

ਭੈਰਉ ਮਹਲਾ ੫ ॥

Bhairao, Fifth Mehl:

ਨਿਰਧਨ ਕਉ ਤੁਮ ਦੇਵਹੁ ਧਨਾ ॥

You bless the poor with wealth, O Lord.

ਅਨਿਕ ਪਾਪ ਜਾਹਿ ਨਿਰਮਲ ਮਨਾ ॥

Countless sins are taken away, and the mind becomes immaculate and pure.

ਸਗਲ ਮਨੋਰਥ ਪੂਰਨ ਕਾਮ ॥

All the mind's desires are fulfilled, and one's tasks are perfectly accomplished.

ਭਗਤ ਅਪੁਨੇ ਕਉ ਦੇਵਹੁ ਨਾਮ ॥੧॥

You bestow Your Name upon Your devotee. ||1||

ਸਫਲ ਸੇਵਾ ਗੋਪਾਲ ਰਾਇ ॥

Service to the Lord, our Sovereign King, is fruitful and rewarding.

ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥੧॥ ਰਹਾਉ ॥

Our Lord and Master is the Creator, the Cause of causes; no one is turned away from His Door empty-handed. ||1||Pause||

ਰੋਗੀ ਕਾ ਪ੍ਰਭ ਖੰਡਹੁ ਰੋਗੁ ॥

God eradicates the disease from the diseased person.

ਦੁਖੀਏ ਕਾ ਮਿਟਾਵਹੁ ਪ੍ਰਭ ਸੋਗੁ ॥

God takes away the sorrows of the suffering.

ਨਿਥਾਵੇ ਕਉ ਤੁਮ ਥਾਨਿ ਬੈਠਾਵਹੁ ॥

And those who have no place at all - You seat them upon the place.

ਦਾਸ ਅਪਨੇ ਕਉ ਭਗਤੀ ਲਾਵਹੁ ॥੨॥

You link Your slave to devotional worship. ||2||

ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥

God bestows honor on the dishonored.

ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥

He makes the foolish and ignorant become clever and wise.

ਸਗਲ ਭਇਆਨ ਕਾ ਭਉ ਨਸੈ ॥
The fear of all fear disappears.

ਜਨ ਅਪਨੇ ਕੈ ਹਰਿ ਮਨਿ ਬਸੈ ॥੩॥
The Lord dwells within the mind of His humble servant. ||3||

ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥
The Supreme Lord God is the Treasure of Peace.

ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥
The Ambrosial Name of the Lord is the essence of reality.

ਕਰਿ ਕਿਰਪਾ ਸੰਤ ਟਹਲੈ ਲਾਏ ॥
Granting His Grace, He enjoins the mortals to serve the Saints.

ਨਾਨਕ ਸਾਧੂ ਸੰਗਿ ਸਮਾਏ ॥੪॥੨੩॥੩੬॥
O Nanak, such a person merges in the Saadh Sangat, the Company of the Holy. ||4||23||36||